

ਕਾਨੜਾ ਅਸਟਪਦੀਆ ਮਹਲਾ ੪ ਘਰੁ ੧

Kaanraa, Ashtapadees, Fourth Mehl, First House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥

Chant the Name of the Lord, O mind, and find peace.

ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥੧॥ ਰਹਾਉ ॥

The more you chant and meditate, the more you will be at peace; serve the True Guru, and merge in the Lord. ||1||Pause||

ਭਗਤ ਜਨਾਂ ਕੀ ਖਿਨੁ ਖਿਨੁ ਲੋਚਾ ਨਾਮੁ ਜਪਤ ਸੁਖੁ ਪਾਵੈਗੋ ॥

Each and every instant, the humble devotees long for Him; chanting the Naam, they find peace.

ਅਨ ਰਸ ਸਾਦ ਗਏ ਸਭ ਨੀਕਰਿ ਬਿਨੁ ਨਾਵੈ ਕਿਛੁ ਨ ਸੁਖਾਵੈਗੋ ॥੧॥

The taste of other pleasures is totally eradicated; nothing pleases them, except the Name. ||1||

ਗੁਰਮਤਿ ਹਰਿ ਹਰਿ ਮੀਠਾ ਲਾਗਾ ਗੁਰੁ ਮੀਠੇ ਬਚਨ ਕਢਾਵੈਗੋ ॥

Following the Guru's Teachings, the Lord seems sweet to them; the Guru inspires them to speak sweet words.

ਸਤਿਗੁਰ ਬਾਣੀ ਪੁਰਖੁ ਪੁਰਖੋਤਮ ਬਾਣੀ ਸਿਉ ਚਿਤੁ ਲਾਵੈਗੋ ॥੨॥

Through the Word of the True Guru's Bani, the Primal Lord God is revealed; so focus your consciousness on His Bani. ||2||

ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ ਆਵੈਗੋ ॥

Hearing the Word of the Guru's Bani, my mind has been softened and saturated with it; my mind has returned to its own home deep within.

ਤਹ ਅਨਹਤ ਧੁਨੀ ਬਾਜਹਿ ਨਿਤ ਬਾਜੇ ਨੀਝਰ ਧਾਰ ਚੁਆਵੈਗੋ ॥੩॥

The Unstruck Melody resonates and resounds there continuously; the stream of nectar trickles down constantly. ||3||

ਰਾਮ ਨਾਮੁ ਇਕੁ ਤਿਲ ਤਿਲ ਗਾਵੈ ਮਨੁ ਗੁਰਮਤਿ ਨਾਮਿ ਸਮਾਵੈਗੋ ॥

Singing the Name of the One Lord each and every instant, and following the Guru's Teachings, the mind is absorbed in the Naam.

ਨਾਮੁ ਸੁਣੈ ਨਾਮੋ ਮਨਿ ਭਾਵੈ ਨਾਮੇ ਹੀ ਤ੍ਰਿਪਤਾਵੈਗੋ ॥੪॥

Listening to the Naam, the mind is pleased with the Naam, and satisfied with the Naam. ||4||

ਕਨਿਕ ਕਨਿਕ ਪਹਿਰੇ ਬਹੁ ਕੰਗਨਾ ਕਾਪਰੁ ਭਾਂਤਿ ਬਨਾਵੈਗੋ ॥

People wear lots of bracelets, glittering with gold; they wear all sorts of fine clothes.

ਨਾਮ ਬਿਨਾ ਸਭਿ ਫੀਕ ਫਿਕਾਨੇ ਜਨਮਿ ਮਰੈ ਫਿਰਿ ਆਵੈਗੋ ॥੫॥

But without the Naam, they are all bland and insipid. They are born, only to die again, in the cycle of reincarnation. ||5||

ਮਾਇਆ ਪਟਲ ਪਟਲ ਹੈ ਭਾਰੀ ਘਰੁ ਘੁਮਨਿ ਘੇਰਿ ਘੁਲਾਵੈਗੋ ॥

The veil of Maya is a thick and heavy veil, a whirlpool which destroys one's home.

ਪਾਪ ਬਿਕਾਰ ਮਨੁਰ ਸਭਿ ਭਾਰੇ ਬਿਖੁ ਦੁਤਰੁ ਤਰਿਓ ਨ ਜਾਵੈਗੋ ॥੬॥

Sins and corrupt vices are totally heavy, like rusted slag. They will not let you cross over the poisonous and treacherous world-ocean. ||6||

ਭਉ ਬੈਰਾਗੁ ਭਇਆ ਹੈ ਬੋਹਿਬੁ ਗੁਰੁ ਖੇਵਟੁ ਸਬਦਿ ਤਰਾਵੈਗੋ ॥

Let the Fear of God and neutral detachment be the boat; the Guru is the Boatman, who carries us across in the Word of the Shabad.

ਰਾਮ ਨਾਮੁ ਹਰਿ ਭੇਟੀਐ ਹਰਿ ਰਾਮੈ ਨਾਮਿ ਸਮਾਵੈਗੋ ॥੭॥

Meeting with the Lord, the Name of the Lord, merge in the Lord, the Name of the Lord. ||7||

ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ ਲਾਇ ਜਗਾਵੈਗੋ ॥

Attached to ignorance, people are falling asleep; attached to the Guru's spiritual wisdom, they awaken.

ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥੮॥੧॥

O Nanak, by His Will, He makes us walk as He pleases. ||8||1||